

ਜਉ ਤੁਮ ਗਿਰਿਵਰ ਤਉ ਹਮ ਮੇਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ
 ਤੁਮ ਨ ਤੇਰਹੁ ਤਉ ਹਮ ਨਹੀ ਤੇਰਹਿ ॥ ਤੁਮ ਸਿਉ ਤੇਰਿ ਕਵਨ ਸਿਉ ਜੋਰਹਿ ॥੧॥ ਰਹਾਉ
 ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ
 ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੇਰੀ ॥੩॥ ਜਹ ਜਹ ਜਾਉ
 ਤਹਾ ਤੇਰੀ ਸੇਵਾ ॥ ਤੁਮ ਸੇ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥
 ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥ {ਪੰਨਾ 658-659}

ਪਦਅਰਥ:- ਜਉ—ਜੇ। ਗਿਰਿ—ਪਹਾੜ। ਗਿਰਿਵਰ—ਸੋਹਣਾ ਪਹਾੜ। ਤਉ—ਤਾਂ। ਭਏ ਹੈ—
 ਬਣਾਂਗਾ।1।

ਨ ਤੇਰਹੁ—ਨਾਹ ਤੇੜ। ਹਮ ਨਹੀ ਤੇਰਹਿ—ਅਸੀਂ ਨਹੀਂ ਤੇੜਾਂਗੇ, ਮੈਂ ਨਹੀਂ ਤੇੜਾਂਗਾ। ਤੇਰਿ—ਤੇੜ
 ਕੇ। ਸਿਉ—ਨਾਲੋਂ।1। ਰਹਾਉ।

ਦੀਵਰਾ—ਸੋਹਣਾ ਜਿਹਾ ਦੀਵਾ। ਬਾਤੀ—ਵੱਟੀ। ਜਾਤੀ—ਜਾੜੀ।2।

ਅਵਰ ਸੰਗਿ—ਹੋਰਨਾਂ ਨਾਲੋਂ।3।

ਜਹ ਜਹ—ਜਿੱਥੇ ਜਿੱਥੇ। ਤੁਮ ਸੇ—ਤੇਰੇ ਵਰਗਾ। ਠਾਕੁਰੁ—ਮਾਲਕ। ਦੇਵਾ—ਹੇ ਦੇਵ!।4।

ਕਟਹਿ—ਕੱਟੇ ਜਾਂਦੇ ਹਨ। ਫਾਂਸਾ—ਫਾਹੇ। ਭਗਤਿ ਹੇਤਿ—ਭਗਤੀ ਹਾਸਲ ਕਰਨ ਲਈ।5।

ਅਰਥ:- ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੇੜੇਂ, ਤਾਂ ਮੈਂ ਭੀ ਨਹੀਂ ਤੇੜਾਂਗਾ; ਕਿਉਂਕਿ ਤੇਰੇ
 ਨਾਲੋਂ ਤੇੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ
 ਨਹੀਂ)।1। ਰਹਾਉ।

ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੇਰ ਬਣਾਂਗਾ (ਤੈਨੂੰ ਵੇਖ ਵੇਖ ਕੇ
 ਪੈਲਾਂ ਪਾਵਾਂਗਾ)। ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖੁਸ਼ ਹੋ ਹੋ ਕੇ
 ਬੋਲਾਂਗੀ)।1।

ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ। ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ
 (ਤੇਰਾ ਦੀਦਾਰ ਕਰਨ ਲਈ) ਜਾੜੂ ਬਣ ਜਾਵਾਂਗਾ।2।

ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ। ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ
 ਨਾਲੋਂ ਤੇੜ ਲਿਆ ਹੈ।3।

ਹੇ ਮਾਏ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ। ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ।4।

ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ, (ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ।5। 5।

ਸ਼ਬਦ ਦਾ ਭਾਵ:- ਪ੍ਰਭੂ ਦੀ ਮਿਹਰ ਨਾਲ ਹੀ ਉਸ ਦੇ ਚਰਨਾਂ ਵਿਚ ਪ੍ਰੀਤਿ ਟਿਕੀ ਰਹਿ ਸਕਦੀ ਹੈ। ਉਹੀ ਪ੍ਰੀਤਿ ਉੱਚੇ ਦਰਜੇ ਦੀ ਹੈ।